

Virtual Summit between Prime Minister Shri Narendra Modi and Sweden's Prime Minister H.E. Mr. Stefan Löfven

March 04, 2021

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਸਵੀਡਿਸ਼ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸਟੀਫਨ ਲਾਫਵੈਨ ਦਰਮਿਆਨ ਵਰਚੁਅਲ ਸਿਖਰ ਸੰਮੇਲਨ

4 ਮਾਰਚ, 2021

1. ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਸਵੀਡਿਸ਼ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸਟੀਫਨ ਲਾਫਵੈਨ ਦਰਮਿਆਨ 5 ਮਾਰਚ, 2021 ਨੂੰ ਵਰਚੁਅਲ ਸਿਖਰ ਸੰਮੇਲਨ ਹੋਵੇਗਾ।
2. ਸਾਲ 2015 ਤੋਂ ਬਾਅਦ ਦੇਵਾਂ ਨੇਤਾਵਾਂ ਦਰਮਿਆਨ ਇਹ ਪੰਜਵੀਂ ਗੱਲਬਾਤ ਹੋਵੇਗੀ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਪ੍ਰੈਲ, 2018 ਵਿੱਚ ਪਹਿਲੇ ਭਾਰਤ ਨੇਰਡਿਕ ਸਿਖਰ ਸੰਮੇਲਨ ਵਿੱਚ ਭਾਗ ਲੈਣ ਲਈ ਸਟਾਕਹੋਮ ਗਏ ਸਨ। ਪ੍ਰਧਾਨ ਮੰਤਰੀ ਮਹਾਮਹਿਮ ਸਟੀਫਨ ਲਾਫਵੈਨ ਫਰਵਰੀ, 2016 ਵਿੱਚ ਵਿਸ਼ੇਸ਼ ਮੇਕ ਇਨ ਇੰਡੀਆ ਹਫ਼ਤੇ ਵਿੱਚ ਹਿੱਸਾ ਲੈਣ ਲਈ ਭਾਰਤ ਆਏ ਸਨ। ਇਸ ਤੋਂ ਪਹਿਲਾਂ ਦੋਵੇਂ ਆਗੂਆਂ ਦੀ ਸੰਯੁਕਤ ਰਾਸ਼ਟਰ ਮਹਾਸਭਾ ਦੀ ਸਤੰਬਰ, 2015 ਵਿੱਚ ਹੋਈ ਬੈਠਕ ਦੌਰਾਨ ਗੱਲਬਾਤ ਹੋਈ ਸੀ। ਅਪ੍ਰੈਲ, 2020 ਵਿੱਚ ਦੇਵਾਂ ਪ੍ਰਧਾਨ ਮੰਤਰੀਆਂ ਨੇ COVID -19 ਮਹਾਂਮਾਰੀ ਤੋਂ ਪੈਦਾ ਹੋਏ ਹਾਲਾਤ ਬਾਰੇ ਵਿਚਾਰ ਵਟਾਂਦਰੇ ਕਰਨ ਲਈ ਗੱਲਬਾਤ ਕੀਤੀ ਸੀ। ਇਸ ਤੋਂ ਛੁੱਟ ਸਵੀਡਨ ਦੇ ਮਹਾਮਹਿਮ ਕਾਰਲ XVI ਗੁਸਤਾਫ ਅਤੇ ਮਹਾਰਾਣੀ ਸਿਲਵੀਆ ਦਸੰਬਰ, 2019 ਵਿੱਚ ਭਾਰਤ ਆਏ ਸਨ।
3. ਭਾਰਤ ਅਤੇ ਸਵੀਡਨ ਦਰਮਿਆਨ ਲੋਕਤੰਤਰ, ਆਜ਼ਾਦੀ, ਬਹੁਲਵਾਦ ਅਤੇ ਨਿਯਮ -ਅਧਾਰਤ ਆਲਮੀ ਵਿਵਸਥਾ ਦੇ ਸਾਂਝੇ ਮੁੱਲਾਂ 'ਤੇ ਅਧਾਰਤ ਨਿੱਘੇ, ਦੇਸ਼ਤਾਨਾ ਸੰਬੰਧ ਹਨ। ਦੇਵਾਂ ਦੇਸ਼ਾਂ ਦਰਮਿਆਨ ਵਪਾਰ ਅਤੇ ਨਿਵੇਸ਼, ਨਵੀਨਤਾ, ਵਿਗਿਆਨ ਅਤੇ ਟੈਕਨੋਲੋਜੀ ਅਤੇ ਖੋਜ ਅਤੇ ਵਿਕਾਸ ਵਿੱਚ ਬਹੁਤ ਨੇੜਲਾ ਸਹਿਯੋਗ ਹੈ। ਤਕਰੀਬਨ 250 ਸਵੀਡਨ ਕੰਪਨੀਆਂ ਭਾਰਤ ਵਿਚ ਸਿਹਤ ਅਤੇ ਜੀਵਨ ਵਿਗਿਆਨ, ਆਟੋ ਉਦਯੋਗ, ਸਾਫ-ਸਫਾਈ ਟੈਕਨੋਲੋਜੀ, ਰੱਖਿਆ, ਭਾਰੀ ਮਸ਼ੀਨਰੀ ਅਤੇ ਉਪਕਰਣਾਂ ਜਿਹੇ ਖੇਤਰਾਂ ਵਿਚ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਲਗਭਗ 75 ਭਾਰਤੀ ਕੰਪਨੀਆਂ ਵੀ ਸਵੀਡਨ ਅੰਦਰ ਸਰਗਰਮ ਹਨ।

4. ਇਸ ਸਿਖਰ ਸੰਮੇਲਨ ਦੌਰਾਨ ਦੋਵੇਂ ਆਗੂ ਸਮੁੱਚੇ ਦੁਵੱਲੇ ਸੰਬੰਧਾਂ ਬਾਰੇ ਵਿਆਪਕ ਵਿਚਾਰ ਵਟਾਂਦਰੇ ਕਰਨਗੇ ਅਤੇ COVID ਤੋਂ ਬਾਅਦ ਦੇ ਸਮੇਂ ਵਿੱਚ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਸਮੇਤ ਖੇਤਰੀ ਅਤੇ ਆਲਮੀ ਮੁੱਦਿਆਂ ਉੱਤੇ ਵਿਚਾਰ ਵਟਾਂਦਰੇ ਕਰਨਗੇ।

ਨਵੀਂ ਦਿੱਲੀ

4 ਮਾਰਚ, 2021

DISCLAIMER: This is an approximate translation. The original is available in English on MEA's website and may be referred to as the official press release.